

 Print Page

Sri Guru Granth Sahib

Displaying 174 of

ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿੰਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥

Santh Janaa Mil Paaeiaa Maerae Govindhā Maeraa Har Prabh Sajan Sainee Jeeo ||

Meeting the Saints, O my Lord of the Universe, I have found my Lord God, my Companion, my Best Friend.

ਗਉੜੀ (ਮਃ ੪) (੬੭) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧

Raag Maajh Guru Ram Das

ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥

Har Aae Miliā Jagajeevan Maerae Govindhā Mai Sukh Vihaanee Rainee Jeeo ||2||

The Lord, the Life of the World, has come to meet me, O my Lord of the Universe. The night of my life now passes in peace. ||2||

ਗਉੜੀ (ਮਃ ੪) (੬੭) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੨

Raag Maajh Guru Ram Das

ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥

Mai Maelahu Santh Maeraa Har Prabh Sajan Mai Man Than Bhukh Lagaaeeaa Jeeo ||

O Saints, unite me with my Lord God, my Best Friend; my mind and body are hungry for Him.

ਗਉੜੀ (ਮਃ ੪) (੬੭) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੩

Raag Maajh Guru Ram Das

ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥

Ho Rehi N Sako Bin Dhaekhae Maerae Preetham Mai Anthar Birahu Har Laaeaa Jeeo ||

I cannot survive without seeing my Beloved; deep within, I feel the pain of separation from the Lord.

ਗਉੜੀ (ਮਃ ੪) (੬੭) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੩

Raag Maajh Guru Ram Das

ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥

Har Raaeiaa Maeraa Sajan Piaaraa Gur Maelae Maeraa Man Jeevaaeeaa Jeeo ||

The Sovereign Lord King is my Beloved, my Best Friend. Through the Guru, I have met Him, and my mind has been rejuvenated.

ਗਉੜੀ (ਮਃ ੪) (੬੭) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੪

Raag Maajh Guru Ram Das

ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥

Maerai Man Than Aasaa Pooreeaa Maerae Govindhah Har Miliaa Man Vaadhhaaeaa Jeeo ||3||

The hopes of my mind and body have been fulfilled, O my Lord of the Universe; meeting the Lord, my mind vibrates with joy. ||3||

ਗਉੜੀ (ਮਃ ੪) (੬੭) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੫

Raag Maajh Guru Ram Das

ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥

Vaaree Maerae Govindhah Vaaree Maerae Piaariaa Ho Thudhh Vittarriahu Sadh Vaaree Jeeo ||

A sacrifice, O my Lord of the Universe, a sacrifice, O my Beloved; I am forever a sacrifice to You.

ਗਉੜੀ (ਮਃ ੪) (੬੭) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੬

Raag Maajh Guru Ram Das

ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿੰਦਾ ਹਰਿ ਪੁੰਜੀ ਰਾਖੁ ਹਮਾਰੀ ਜੀਉ ॥

Maerai Man Than Praem Piranm Kaa Maerae Govindhah Har Poonjee Raakh Hamaaree Jeeo ||

My mind and body are filled with love for my Husband Lord; O my Lord of the Universe, please preserve my assets.

ਗਉੜੀ (ਮਃ ੪) (੬੭) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੬

Raag Maajh Guru Ram Das

ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥

Sathigur Visatt Mael Maerae Govindhah Har Maelae Kar Raibaaree Jeeo ||

Unite me with the True Guru, Your Advisor, O my Lord of the Universe; through His guidance, He shall lead me to the Lord.

ਗਉੜੀ (ਮਃ ੪) (੬੭) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੭

Raag Maajh Guru Ram Das

ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥
੬੭॥

Har Naam Dhaeiaa Kar Paaeiaa Maerae Govindhah Jan Naanak Saran Thumaaree Jeeo ||4||3||29||67||

I have obtained the Lord's Name, by Your Mercy, O my Lord of the Universe; servant Nanak has entered Your Sanctuary. ||4||3||29||67||

ਗਉੜੀ (ਮਃ ੪) (੬੭) ੪:੪ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੮

Raag Maajh Guru Ram Das

ਗਉੜੀ ਮਾਝ ਮਹਲਾ ੪ ॥

Gourree Maajh Mehalaa 4 ||

Gauree Maajh, Fourth Mehl:

ਗਉੜੀ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੭੪

ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥

Chojee Maerae Govindhah Chojee Maerae Piaariaa Har Prabh Maeraa Chojee Jeeo ||

Playful is my Lord of the Universe; playful is my Beloved. My Lord God is wondrous and playful.

ਗਉੜੀ (ਮਃ ੪) (੬੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੯

Raag Maajh Guru Ram Das

ਹਰਿ ਆਪੇ ਕਾਨ੍ਹ ਉਪਾਇਦਾ ਮੇਰੇ ਗੋਵਿੰਦਾ ਹਰਿ ਆਪੇ ਗੋਪੀ ਖੋਜੀ ਜੀਉ ॥

Har Aapae Kaanha Oupaaeidhaa Maerae Govindhhaa Har Aapae Gopee Khojee Jeeo ||

The Lord Himself created Krishna, O my Lord of the Universe; the Lord Himself is the milkmaids who seek Him.

ਗਉੜੀ (ਮਃ ੪) (੬੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੦

Raag Maajh Guru Ram Das

ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥

Har Aapae Sabh Ghatt Bhogadhaa Maerae Govindhhaa Aapae Raseeaa Bhogee Jeeo ||

The Lord Himself enjoys every heart, O my Lord of the Universe; He Himself is the Ravisher and the Enjoyer.

ਗਉੜੀ (ਮਃ ੪) (੬੮) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੦

Raag Maajh Guru Ram Das

ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥

Har Sujaan N Bhulee Maerae Govindhhaa Aapae Sathigur Jogee Jeeo ||1||

The Lord is All-knowing - He cannot be fooled, O my Lord of the Universe. He is the True Guru, the Yogi. ||1||

ਗਉੜੀ (ਮਃ ੪) (੬੮) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੧

Raag Maajh Guru Ram Das

ਆਪੇ ਜਗਤੁ ਉਪਾਇਦਾ ਮੇਰੇ ਗੋਵਿੰਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥

Aapae Jagath Oupaaeidhaa Maerae Govindhhaa Har Aap Khaelai Bahu Rangee Jeeo ||

He Himself created the world, O my Lord of the Universe; the Lord Himself plays in so many ways!

ਗਉੜੀ (ਮਃ ੪) (੬੮) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੨

Raag Maajh Guru Ram Das

ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥

Eikanaa Bhog Bhogaaeidhaa Maerae Govindhhaa Eik Nagan Firehi Nang Nangee Jeeo ||

Some enjoy enjoyments, O my Lord of the Universe, while others wander around naked, the poorest of the poor.

ਗਉੜੀ (ਮਃ ੪) (੬੮) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੨

Raag Maajh Guru Ram Das

ਆਪੇ ਜਗਤੁ ਉਪਾਇਦਾ ਮੇਰੇ ਗੋਵਿੰਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥

Aapae Jagath Oupaaeidhaa Maerae Govindhhaa Har Dhaan Dhaevai Sabh Mangee Jeeo ||

He Himself created the world, O my Lord of the Universe; the Lord gives His gifts to all who beg for them.

ਗਉੜੀ (ਮਃ ੪) (੬੮) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੩

Raag Maajh Guru Ram Das

ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥

Bhagathaa Naam Aadhhaar Hai Maerae Govindhaa Har Kathhaa Mangehi Har Changee Jeeo ||2||

His devotees have the Support of the Naam, O my Lord of the Universe; they beg for the sublime sermon of the Lord. ||2||

ਗਉੜੀ (ਮਃ ੪) (੬੮) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੪

Raag Maajh Guru Ram Das

ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥

Har Aapae Bhagath Karaaidhaa Maerae Govindhaa Har Bhagathaa Loch Man Pooree Jeeo ||

The Lord Himself inspires His devotees to worship Him, O my Lord of the Universe; the Lord fulfills the desires of the minds of His devotees.

ਗਉੜੀ (ਮਃ ੪) (੬੮) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੪

Raag Maajh Guru Ram Das

ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿੰਦਾ ਰਵਿ ਰਹਿਆ ਨਹੀ ਦੂਰੀ ਜੀਉ ॥

Aapae Jal Thhal Varathadhaa Maerae Govindhaa Rav Rehiaa Nehee Dhooree Jeeo ||

He Himself is permeating and pervading the waters and the lands, O my Lord of the Universe; He is All-pervading - He is not far away.

ਗਉੜੀ (ਮਃ ੪) (੬੮) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੫

Raag Maajh Guru Ram Das

ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿੰਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥

Har Anthar Baahar Aap Hai Maerae Govindhaa Har Aap Rehiaa Bharapooree Jeeo ||

The Lord Himself is within the self, and outside as well, O my Lord of the Universe; the Lord Himself is fully pervading everywhere.

ਗਉੜੀ (ਮਃ ੪) (੬੮) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੬

Raag Maajh Guru Ram Das

ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥

Har Aatham Raam Pasaariaa Maerae Govindhaa Har Vaekhai Aap Hadhooree Jeeo ||3||

The Lord, the Supreme Soul, is diffused everywhere, O my Lord of the Universe. The Lord Himself beholds all; His Immanent Presence is pervading everywhere. ||3||

ਗਉੜੀ (ਮਃ ੪) (੬੮) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੭

Raag Maajh Guru Ram Das

ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥

Har Anthar Vaajaa Poun Hai Maerae Govindhaa Har Aap Vajaaeae Thio Vaajai Jeeo ||

O Lord, the music of the praanic wind is deep within, O my Lord of the Universe; as the Lord Himself plays this music, so does it vibrate and resound.

ਗਉੜੀ (ਮਃ ੪) (੬੮) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੭

Raag Maajh Guru Ram Das

ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥

Har Anthar Naam Nidhhaan Hai Maerae Govindhaa Gur Sabadhee Har Prabh Gaajai Jeeo ||

O Lord, the treasure of the Naam is deep within, O my Lord of the Universe; through the Word of the Guru's Shabad, the Lord God is revealed.

ਗਉੜੀ (ਮਃ ੪) (੬੮) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੮

Raag Maajh Guru Ram Das

ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥

Aapae Saran Pavaaeidhaa Maerae Govindhaa Har Bhagath Janaa Raakh Laajai Jeeo ||

He Himself leads us to enter His Sanctuary, O my Lord of the Universe; the Lord preserves the honor of His devotees.

ਗਉੜੀ (ਮਃ ੪) (੬੮) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੧੭੪ ਪੰ. ੧੯

Raag Maajh Guru Ram Das